

ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥

ਪਦਅਰਥ:- ਥਾਪਿਆ ਨਾ ਜਾਇ-ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ।

ਸੰਸਕ੍ਰਿਤ ਧਾਤੂ ḌQw (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੋਣਾਰਥਕ ਧਾਤੂ (Causative root) ਹੈ ḌQwpX (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'।

ਇਸ 'ਪ੍ਰੋਣਾਰਥਕ ਧਾਤੂ' ਤੋਂ 'ਨਾਂਵ' ਹੈ ḌQwਪn (ਸਥਾਪਨ), ਜਿਸ ਦਾ ਅਰਥ ਹੈ 'ਪ੍ਰੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ।

ḌQwpX (ਸਥਾਪਯ) ਤੋਂ ਪਹਿਲਾਂ ਅਗੇਤਰ ad`R (ਉਦ) ਲਗਾਇਆਂ ਇਹ ਬਣ ਜਾਂਦਾ ਹੈ, aḌQwpX (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ:-

ਆਪੇ ਦੇਖਿ ਦਿਖਾਵੈ ਆਪੇ।

ਆਪੇ ਥਾਪਿ ਉਥਾਪੇ ਆਪੇ। (ਮ: 1)

ਕੀਤਾ ਨਾ ਹੋਇ-(ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ-ਹੋਦ ਵਿੱਚ ਨਹੀਂ ਆਉਂਦਾ। ਆਪੇ ਆਪਿ-ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨ-ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ-ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ-ਬਿਨਾ। ਅੰਜਨ-ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ।

ਅਰਥ:- ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।

ਜਿਨਿ ਸੋਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥

ਪਦਅਰਥ:- ਜਿਨਿ-ਜਿਸ ਮਨੁੱਖ ਨੇ। ਤਿਨਿ-ਉਸ ਮਨੁੱਖ ਨੇ। ਮਾਨੁ-ਆਦਰ, ਵਡਿਆਈ। ਗੁਣੀ ਨਿਧਾਨੁ-ਗੁਣਾਂ ਦੇ ਖਜ਼ਾਨੇ ਨੂੰ। ਗਾਵੀਐ-ਸਿਫਤਿ-ਸਾਲਾਹ ਕਰੀਏ।

ਅਰਥ:- ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖਜ਼ਾਨੇ ਹਰੀ ਦੀ ਸਿਫਤਿ-ਸਾਲਾਹ ਕਰੀਏ।

ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥

ਪਦਅਰਥ:- ਮਨਿ-ਮਨ ਵਿੱਚ। ਰਖੀਐ-ਟਿਕਾਈਏ। ਭਾਉ-ਰੱਬ ਦਾ ਪਿਆਰ। ਦੁਖੁ ਪਰਹਰਿ-ਦੁੱਖ ਨੂੰ ਦੂਰ ਕਰਕੇ। ਘਰਿ-ਹਿਰਦੇ ਵਿੱਚ। ਲੈ ਜਾਇ-ਲੈ ਜਾਂਦਾ ਹੈ, ਖੱਟ ਲੈਂਦਾ ਹੈ।

ਅਰਥ:- (ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

ਪਦਅਰਥ:- ਗੁਰਮੁਖਿ-ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ-ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ-ਗਿਆਨ।

ਰਹਿਆ ਸਮਾਈ-ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ। ਈਸਰੁ-ਸ਼ਿਵ। ਬਰਮਾ-ਬ੍ਰਹਮਾ। ਪਾਰਬਤੀ ਮਾਈ-ਮਾਈ ਪਾਰਬਤੀ।

ਅਰਥ:- (ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਪਦਅਰਥ:- ਹਉ-ਮੈਂ। ਜਾਣਾ-ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ-ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ.....ਜਾਈ-ਕਥਨ, ਕਹਿਆ ਨਹੀਂ ਜਾ ਸਕਦਾ। ਗੁਰਾ-ਹੇ ਸਤਿਗੁਰੂ! ਇਕ ਬੁਝਾਈ-ਇਕ ਸਮਝ। ਇਕੁ ਦਾਤਾ-ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ-ਭੁੱਲ ਨਾ ਜਾਏ। (ਲਫਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫਜ਼ 'ਇਕੁ' ਪੁਲਿੰਗ ਹੈ ਤੇ ਲਫਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫਜ਼ਾਂ ਦੇ ਜੋੜਾਂ ਦਾ ਫਰਕ ਚੇਤੇ ਰੱਖਣਾ)।

ਅਰਥ:- ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। (ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।5।

ਭਾਵ:- ਪ੍ਰੇਮ ਨੂੰ ਮਨ ਵਿਚ ਵਸਾ ਕੇ ਜੋ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ ਉਸ ਦੇ ਹਿਰਦੇ ਵਿਚ ਸਦਾ ਸੁਖ ਤੇ ਸ਼ਾਂਤੀ ਦਾ ਨਿਵਾਸ ਹੁੰਦਾ ਹੈ। ਪਰ ਇਹ ਯਾਦ, ਇਹ ਬੰਦਗੀ, ਗੁਰੂ ਪਾਸੋਂ ਮਿਲਦੀ ਹੈ। ਗੁਰੂ ਹੀ ਇਹ ਦ੍ਰਿੜ ਕਰਦਾ ਹੈ ਕਿ ਪ੍ਰਭੂ ਹਰ ਥਾਂ ਵੱਸ ਰਿਹਾ ਹੈ, ਗੁਰੂ ਦੀ ਰਾਹੀਂ ਹੀ ਜੀਵ ਦੀ ਪ੍ਰਭੂ ਨਾਲੋਂ ਵਿੱਥ ਦੂਰ ਹੁੰਦੀ ਹੈ। ਤਾਂ ਤੇ ਗੁਰੂ ਪਾਸੋਂ ਹੀ ਬੰਦਗੀ ਦੀ ਦਾਤ ਮੰਗੀਏ।5।